

## VIGILANCE BUREAU PUNJAB

### **Vigilance registers disproportionate assets case against MC clerk**

Chandigarh May 23: The Punjab Vigilance Bureau today registered a case against Ravinder Singh Walia, clerk posted at Municipal Corporation Bathinda for amassing huge wealth than the disclosed sources of his income by misusing his official position.

Disclosing this an official spokesperson of the Vigilance Bureau said during the investigation, the VB team have chosen a specific check period from the year 2011 to 2016 during which the accused was holding a responsible posting and found that Clerk Ravinder Singh has got total income of Rs. 1.07 crore. During the check period, accused had spent Rs. 2.47 crore on various moveable and immoveable properties including other expenditures, which was more than 130% approximately of his actual earning, he added. During the investigation it has come to light that he revealed that the accused had purchased a plot at cost or Rs. 99.45 lakh in the name of his father-in-law and constructed a house on the same by spending 74.62 lakh.

The spokesperson said a disproportionate assets case had been registered against the accused under various sections of Prevention of Corruption Act at VB police station Bathinda.

### ਵਿਜੀਲੈਂਸ ਬਿਓਰੋ ਪੰਜਾਬ

#### **ਵਿਜੀਲੈਂਸ ਵੱਲੋਂ ਨਗਰ ਨਿਗਮ ਦੇ ਕਲਰਕ ਖਿਲਾਫ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਮੁਕੱਦਮਾ ਦਰਜ**

ਚੰਡੀਗੜ੍ਹ 23 ਮਈ : ਪੰਜਾਬ ਵਿਜੀਲੈਂਸ ਬਿਓਰੋ ਨੇ ਨਗਰ ਨਿਗਮ ਬਠਿੰਡਾ ਵਿੱਚ ਜਾਇਦਾਦ ਸ਼ਾਖਾ ਵਿਖੇ ਤਾਇਨਾਤ ਕਲਰਕ ਰਵਿੰਦਰ ਸਿੰਘ ਵਾਲੀਆ ਖਿਲਾਫ ਆਮਦਨੀ ਦੇ ਜਾਣੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਸਾਲ 2011 ਤੋਂ 2016 ਦੇ 5 ਸਾਲ ਦੇ ਸਮੇਂ ਦੌਰਾਨ ਉਕਤ ਕਲਰਕ ਵੱਲੋਂ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਪੜਤਾਲ ਕੀਤੀ ਗਈ ਅਤੇ ਇਸ ਕਲਰਕ ਵੱਲੋਂ ਇਸ ਸਮੇਂ ਦੌਰਾਨ ਆਪਣੇ ਜਾਣੂੰ ਵਸੀਲਿਆਂ ਤੋਂ ਪ੍ਰਾਪਤ ਕੁੱਲ ਆਮਦਨ ਨਾਲੋਂ 1.39 ਕਰੋੜ ਰੁਪਏ ਦਾ ਵੱਧ ਖਰਚਾ ਕੀਤਾ ਗਿਆ ਜੋ ਕਿ ਅਸਲ ਆਮਦਨ ਨਾਲੋਂ ਲੱਖਭੱਗ 130 ਫੀਸਦੀ ਵੱਧ ਬਣਦਾ ਹੈ। ਵਿਜੀਲੈਂਸ ਦੀ ਪੜਤਾਲ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਉਕਤ ਕਲਰਕ ਵੱਲੋਂ ਆਪਣੇ ਸਹੁਰੇ ਦੇ ਨਾਂ 'ਤੇ 99.45 ਲੱਖ ਰੁਪਏ ਦਾ ਇਕ ਪਲਾਟ ਖਰੀਦਕੇ ਉਸ 'ਤੇ 74.62 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਕੀਤੀ ਗਈ।

ਵਿਜੀਲੈਂਸ ਦੀ ਪੜਤਾਲ ਦੌਰਾਨ ਇਹ ਸਪੱਸ਼ਟ ਹੋਇਆ ਕਿ ਰਵਿੰਦਰ ਸਿੰਘ ਕਲਰਕ ਵੱਲੋਂ ਆਪਣੇ ਆਹੁਦੇ ਦੀ ਦੁਰਵਰਤੋਂ ਕਰਕੇ ਆਮਦਨ ਦੇ ਜਾਣੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਈ ਗਈ ਹੈ ਅਤੇ ਜਿਸ ਕਰਕੇ ਉਸ ਖਿਲਾਫ ਵਿਜੀਲੈਂਸ ਬਿਓਰੋ ਦੇ ਬਠਿੰਡਾ ਸਥਿਤ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਪੜਤਾਲ ਅਰੰਭ ਕਰ ਦਿੱਤੀ ਗਈ ਹੈ।